

04/02/06

Translation courtesy of:



<http://www.sikhitothemax.com>

This Shabad is by Guru Raam Daas Ji in Raag Gauree on Pannaa 173

ਗਉੜੀ ਮਾਝ ਮਹਲਾ ੪ ॥

gou^uree ma^ajh mehal^aa 4 ||
Gauree Maajh, Fourth Mehla:

ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿੰਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥

vas ma^aerae pia^ariaa vas ma^aerae go^vidhaa har kar kirap^aa man vas jeeo ||
Dwell, O my Beloved, dwell, O my Lord of the Universe; O Lord, show mercy to me and come to dwell within my mind.

This Shabad is by Guru Arjan Dev Ji in Raag Bilaaval on Pannaa 801

ਬਿਲਾਵਲੁ ਮਹਲਾ ੫ ॥

bi^laa^val mehal^aa 5 ||
Bilaaval, Fifth Mehla:

ਦਇਆ ਕਰਹੁ ਬਸਹੁ ਮਨਿ ਆਇ ॥

dhaeⁱaa karah^u basah^u man aae ||
Take pity upon me, and abide within my mind;

ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

mo^hi ni^ragun lee^jai larr laae || rehaao ||
I am worthless - please let me grasp hold of the hem of Your robe. ||1||Pause||

This Shabad is by Guru Arjan Dev Ji in Raag Gauree on Pannaa 289

ਸਲੋਕੁ ॥

salok ||
Salok:

ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥

fi^rrath fi^rrath prabh aaeⁱaa pa^riaa tho saran^aae ||
After wandering and wandering, O God, I have come, and entered Your Sanctuary.

ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥

n^{aa}nak kee prabh ba^{ee}nath^{ee} apan^{ee} bhagath^{ee} laae ||1||

This is Nanak's prayer, O God: please, attach me to Your devotional service. ||1||

This Shabad is by Guru Arjan Dev Ji in Raag Gauree on Pannaa 218

ਗਉੜੀ ਮਾਝ ਮਹਲਾ ੫ ॥

go^{urree} ma^{ajh} mehal^{aa} 5 ||

Gauree Maajh, Fifth Mehla:

ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥

m^{ee}t(h)^{ae} har guⁿ ga^{ao} ji(n)d^{hoo} th^{oo}(n) m^{ee}t(h)^{ae} har guⁿ ga^{ao} ||

Sing the Sweet Praises of the Lord, O my soul, sing the Sweet Praises of the Lord.

ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥

sach^{ae} sa^{eth}^{ee} rath^{iaa} mil^{iaa} nith^{haavae} th^haa^o ||1|| reh^{aa}o ||

Attuned to the True One, even the homeless find a home. ||1||Pause||

ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥

ho^r sa^{adh} sabh fik^{iaa} than man fik^{aa} ho^e ||

All other tastes are bland and insipid; through them, the body and mind are rendered insipid as well.

ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥

viⁿ param^{eesar} jo kara^e fitt s jee^{van} soe ||1||

Without the Transcendent Lord, what can anyone do? Cursed is his life, and cursed his reputation. ||1||

ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥

a(n)chal gehi kai sa^{adh}h ka^a tharan^{aa} eihu sa(n)sa^{ar} ||

Grasping the hem of the robe of the Satguru, we cross over the world-ocean.

ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥

pa^{ar}abreham a^{araa}dhh^{eeai} oudhhar^{ai} sabh parava^{ar} ||2||

Worship and adore the Supreme Lord God, and all your family will be saved as well. ||2||

ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥

sa^{ajan} ba(n)dhh sumithra so har na^{am} hiradh^{ai} dh^{ae}e ||

He is a companion, a relative, and a good friend of mine, who implants the Lord's Name within my heart.

ਅਉਗਣੁ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥

ao^{gan} sabh mitt^{aae} kai parou^{pakaar} kara^{ee} ||3||

He washes off all my demerits, and is so generous to me. ||3||

ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨੁ ॥

maal khajaaanaa thhaehu ghar har kae charan nidhhaan ||
Wealth, treasures, and household are all just ruins; the Lord's Feet are the only treasure.

ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥

naanak jaachak dhar thaerai prabh thudhhanoo ma(n)gai dhhaan ||4||4||172||
Nanak is a beggar standing at Your Door, God; he begs for Your charity. ||4||4||172||

This Shabad is by Guru Arjan Dev Ji in Raag Saarang on Pannaa 1215

ਸਾਰਗ ਮਹਲਾ ੫ ॥

saarag mehalaa 5 ||
Saarang, Fifth Mehlā:

ਰਸਨਾ ਜਪਤੀ ਤੂਹੀ ਤੂਹੀ ॥

rasanaa japathee thoohee thoohee ||
My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak mrit ma(n)ddal eik thuhhee ||1|| rehaao ||
In the mother's womb, You sustained me, and in this mortal world, You alone help me.
||1||Pause||

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ||
You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadhhaaraa thumehi jee praanadhaathaa ||1||
You are my Family, and You are my Support. You are the Giver of the Breath of Life. ||1||

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajeeanaa thumehi jareena thum hee maanik laalaa ||
You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajaath gur thae paaee thoo naanak bhae nihaalaa ||2||33||56||
You are the wish-fulfilling Elysian Tree. Nanak has found You through the Guru, and now he is enraptured. ||2||33||56||

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

raamakalee mehalaa 3 ana(n)dhu
Raamkalee, Third Mehlā, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasaaadh ||
One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dh bhaeiaa maereee maeeae sathiguroo mai paaeiaa ||
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sathigur th paaeiaa sehaj saethee man vajeeaa vaadhhaaeaa ||
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag rathan paravaar pareeaa sabadh gaavan aaeaa ||
The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadho th gaavahu hariee kaeraa man jinee vasaaiia ||
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੁ ਮੈ ਪਾਇਆ ॥੧॥

keh'ai naanak ana(n)dh hooa sathiguroo mai paaeiaa ||1||
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ee man maeriaa thoo sadhaa rahu har naalae ||
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har naal rahu thoo ma(n)n maerae dhookh sabh visaaranaa ||
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)geekaaar ouhu karae thaeraa kaaraj sabh savaaranaa ||
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhanaa gala samarathh suaamee so kio manahu visaarae ||
Our Lord and Master is All-capable to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

keh'ai naanak ma(n)n maerae sadhaa rahu har naalae ||2||
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

saachae saahibaa kiaa naahee ghar thaeraai ||
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th th**aerai** sabh kishh h**ai** jis dh**aehi** s **paaveae** ||
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadh**aa** s**ifath** sala**ah** th**aereee** na**am** man vas**aa**ve**ae** ||
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

na**am** j**in** k**ai** man vas**iaa** va**ajae** sabadh ghan**aerae** ||
The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬੁ ਕਿਆ ਨਾਹੀ ਘਰਿ ਤੇਰੈ ॥੩॥

keh**ai** na**anak** sach**ae** sa**ahib** k**iaa** na**ah**ee ghar th**aerai** ||3||
Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

sa**achaa** na**am** ma**eraa** a**adhhaaro** ||
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

sa**ach** na**am** ad**hhaa**r ma**eraa** j**in** bh**ukhaa** sabh gav**aa**ee**aa** ||
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar sa**a(n)**th su**kh** man **aa**e vas**iaa** j**in** ei**shhaa** sabh pu**ja**ee**aa** ||
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadh**aa** ku**ra**ba**aan** ke**ethaa** gu**roo** vi**ttah**u j**is** dh**eeaa** e**aehi** vadd**iaa**ee**aa** ||
I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

keh**ai** na**anak** su**nah**u sa(n)th**ah**u sabadh dh**h**arah**u** pi**aa**ro ||
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

sa**achaa** na**am** ma**eraa** a**adhhaaro** ||4||
The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

va**ajae** pa(n)ch sabadh th**i**th ghar sabh**aa**ga**i** ||
The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabh**aa**gai sabadh v**aa**jae kal**aa** jith ghar dh**ha**areeaa ||
In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

pa(n)ch dh**oo**th th**ud**hh vas **keethae** kaal ka(n)ttak **maariaa** ||
Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dh**ur** karam **paaeiaa** th**ud**hh **jin** ko s **naam** har **kai laagae** ||
Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

keh**ai** **naanak** theh **sukh** **hoaa** th**ith** ghar anehadh **vaajae** ||5||
Says Nanak, they are at peace, and the unstruck sound current vibrates within their homes. ||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

anadh **sunah**u vaddabh**aa**geeho sagal man**o**rathh **poorae** ||
Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥

paarabreham prabh **paaeiaa** outhar**ae** sagal vis**oo**rae ||
I have obtained the Supreme Lord God, and all sorrows have been forgotten.

ਦੁਖੁ ਰੋਗੁ ਸੰਤਾਪੁ ਉਤਰੇ ਸੁਣੀ ਸਚੀ ਬਾਣੀ ॥

dh**oo**kh rog sa(n)th**aa**p outhar**ae** **sunee** sach**ee** ba**anee** ||
Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

sa(n)th **sa**ajan bhe**ae** saras**ae** **poorae** gur th**ae** ja**anee** ||
The devotees and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

sunathae **unee**th kehath**ae** pav**ith** sath**igur** reh**iaa** bharap**oo**rae ||
Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

bi**n**ava(n)th **na**anak **gur** charan **laagae** **vaajae** anehadh th**oo**rae ||40||1||
Prays Nanak, touching the Guru's Feet, the unstruck sound current of the celestial bugles vibrates and resounds. ||40||1||

This Shabad is by Guru Nanak Dev Ji in Jap on Pannaa 8

ਸਲੋਕੁ ॥

sal**o**k ||
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan guroo paanee pithaa maathaa dhharath mehath ||

The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas raath dhue dhaaee dhaaeiaa khaelai sagal jagath ||

Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)giaaeaaa buriaaeaaa vaachai dharam hadhooor ||

The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

karamee aapo aapanee kae naerrai kae dhooor ||

According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

jinee naam dhhaeiaa geae masakath ghhaal ||

Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

naanak thae mukh oujalae kaethee shhuttee naal ||1||

O Nanak, their faces are radiant in the Court of the Lord; and many, inspired by their actions, are saved along with them! ||1||